

I/24797/2020

ਜ਼ਿਲ੍ਹਾ ਲੋਕ ਸੰਪਰਕ ਦਫਤਰ, ਫਤਹਿਗੜ੍ਹ ਸਾਹਿਬ

ਕੋਰੋਨਾ ਵਾਇਰਸ ਦੀ ਜਾਂਚ ਸਬੰਧੀ ਨਮੂਨੇ ਲਏ

ਜਿਨ੍ਹਾਂ ਵਿਅਕਤੀਆਂ ਦੇ ਨਮੂਨੇ ਲਏ, ਉਨ੍ਹਾਂ ਨੂੰ ਪਹਿਲਾਂ ਹੀ ਕੀਤਾ ਹੋਇਆ ਹੈ ਇਕਾਂਤਵਾਸ

ਫਤਹਿਗੜ੍ਹ ਸਾਹਿਬ, 14 ਮਈ

ਸਿਵਲ ਸਰਜਨ ਡਾ.ਐਨ.ਕੇ. ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ ਐਮ ਓ ਡਾ ਮਨੋਹਰ ਸਿੰਘ ਦੀ ਅਗਵਾਈ ਵਿੱਚ ਮੁੱਢਲਾ ਸਿਹਤ ਕੇਂਦਰ, ਨੰਦਪੁਰ ਕਲੋੜ ਦੀ ਟੀਮ ਵਲੋਂ ਕੋਰੋਨਾ ਵਾਇਰਸ ਦੀ ਜਾਂਚ ਲਈ ਨਮੂਨੇ ਲਏ ਗਏ ਹਨ। ਐਸ ਐਮ ਓ ਡਾ ਮਨੋਹਰ ਸਿੰਘ ਨੇ ਦੱਸਿਆ ਕਿ ਪਿੰਡ ਨੰਦਪੁਰ ਅਤੇ ਲੂਲੋ ਵਿਖੇ ਬਾਹਰੀ ਸੂਬਿਆਂ ਤੋਂ ਆਏ ਅਤੇ ਕੋਰੋਨਾ ਪਾਜ਼ਿਟਿਵ ਕੇਸ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਅਕਤੀਆਂ ਦੇ ਨਮੂਨੇ ਲਏ ਗਏ ਹਨ ਉਨ੍ਹਾਂ ਨੂੰ ਪਹਿਲਾਂ ਹੀ ਇਕਾਂਤਵਾਸ ਕੀਤਾ ਹੋਇਆ ਹੈ।

ਡਾ ਜਸਮੀਤ ਕੌਰ, ਗੁਰਪਾਲ ਸਿੰਘ ਐਲ ਟੀ ਅਤੇ ਮੰਗਤ ਸਿੰਘ ਨੇ ਨਮੂਨੇ ਲਏ। ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਅਤੇ ਇਕਾਂਤਵਾਸ ਕੀਤੇ ਵਿਅਕਤੀਆਂ ਦੀ ਮਾਨਸਿਕ ਤੰਦਰੁਸਤੀ ਲਈ ਕਾਊਂਸਲਿੰਗ ਵੀ ਕੀਤੀ।

ਇਸ ਮੌਕੇ ਪਰਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਸੁਦਾਗਰ ਸਿੰਘ ਮਲਟੀਪਰਪਜ਼ ਹੈਲਥ ਵਰਕਰ, ਹਰਿੰਦਰ ਕੌਰ ਏ ਐਨ ਐਮ ਤੋਂ ਇਲਾਵਾ ਰਜਿੰਦਰ ਸਿੰਘ ਤੇ ਨਰਿੰਦਰ ਸਿੰਘ ਵੀ ਹਾਜ਼ਰ ਸਨ।

I/24798/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਖਰੀਦੀ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 364 ਕਰੋੜ ਰੁਪਏ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 02 ਲੱਖ 12 ਹਜ਼ਾਰ 723 ਮੀਟਰਕ ਟਨ ਕਣਕ ਦੀ ਹੋਈ ਆਮਦ

ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 02 ਲੱਖ 11 ਹਜ਼ਾਰ 835 ਮੀਟਰਕ ਟਨ ਕਣਕ ਦੀ ਕੀਤੀ ਗਈ ਖਰੀਦ

ਮੰਡੀਆਂ ਵਿੱਚੋਂ 01 ਲੱਖ 38 ਹਜ਼ਾਰ 114 ਮੀਟਰਕ ਟਨ ਕਣਕ ਦੀ ਕਰਵਾਈ ਲਿਫਟਿੰਗ

ਮੰਡੀਆਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤੇ ਗਏ ਪੁਖਤਾ ਪ੍ਰਬੰਧ

ਫਤਹਿਗੜ੍ਹ ਸਾਹਿਬ, 14 ਮਈ :

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 02 ਲੱਖ 12 ਹਜ਼ਾਰ 723 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 02 ਲੱਖ 11 ਹਜ਼ਾਰ 835 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 01 ਲੱਖ 38 ਹਜ਼ਾਰ 114 ਮੀਟਰਕ ਟਨ ਕਣਕ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 364 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 42419 ਮੀਟਰਕ ਟਨ, ਮਾਰਕਫੈਡ ਵੱਲੋਂ 53995 ਮੀਟਰਕ ਟਨ, ਪਨਸਪ ਵੱਲੋਂ 48419 ਮੀਟਰਕ ਟਨ, ਵੇਅਰ ਹਾਊਸ ਵੱਲੋਂ 33723 ਮੀਟਰਕ ਟਨ, ਐਫ.ਸੀ.ਆਈ. ਵੱਲੋਂ 33096 ਮੀਟਰਕ ਟਨ ਤੇ ਵਪਾਰੀਆਂ ਵੱਲੋਂ 183 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।